



Punjab Government Gazette

Published by Authority

No. 2]

CHANDIGARH, FRIDAY, JANUARY 10, 2025 (PAUSA 20, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁਕਮ

ਮਿਤੀ 30 ਅਕਤੂਬਰ, 2024

ਨੰ: WSSD-BR203/5/2024-2BR2/1643.- ਸ਼੍ਰੀਮਤੀ ਚਰਨਜੀਤ ਕੌਰ, ਸੁਪਰਡੈਂਟ ਗ੍ਰੇਡ-1 (ਸੀਨੀਅਰਤਾ ਨੰ. 3) (iHRMS Code 200703) ਦਫਤਰ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਪਟਿਆਲਾ ਵੱਲੋਂ ਸਿਹਤ ਠੀਕ ਨਾ ਰਹਿਣ ਕਾਰਨ ਮਿਤੀ 31.10.2024 ਨੂੰ ਸਵੈ-ਇੱਛਕ ਰਿਟਾਇਰਮੈਂਟ ਲੈਣ ਲਈ ਦਿੱਤੀ ਗਈ ਪ੍ਰਤੀਬੇਨਤੀ ਮਿਤੀ 28.02.2024 ਦੇ ਸਨਮੁੱਖ ਅਧਿਕਾਰਨ ਨੂੰ ਪੰਜਾਬ ਸਿਵਲ ਸਰਵਿਸਿਜ਼ ਸਵੈ-ਇੱਛਕ ਰਿਟਾਇਰਮੈਂਟ ਰੂਲਜ਼, 1975 ਦੇ ਨਿਯਮ 3(1), (2) ਅਤੇ (3) ਅਧੀਨ ਮਿਤੀ 31.10.2024 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰਨ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜ਼ੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰਨ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਅਧਿਕਾਰਨ ਦੀ ਰਿਟਾਇਰਮੈਂਟ ਉਪਰੰਤ ਸੁਪਰਡੈਂਟ ਗ੍ਰੇਡ-1, ਦਫਤਰ ਨਿਗਰਾਨ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਪਟਿਆਲਾ ਦਾ ਵਾਧੂ ਚਾਰਜ ਸ਼੍ਰੀਮਤੀ ਨਵੀਨ ਗੁਪਤਾ, ਸੁਪਰਡੈਂਟ ਗ੍ਰੇਡ-1, ਦਫਤਰ ਨਿਗਰਾਨ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਹਲਕਾ, ਸੰਗਰੂਰ ਨੂੰ ਬਿਨਾਂ ਕਿਸੇ ਵਾਧੂ ਵਿੱਤੀ ਲਾਭ ਦੇ ਦਿੱਤਾ ਜਾਂਦਾ ਹੈ।

ਚੰਡੀਗੜ੍ਹ

ਮਿਤੀ 13 ਜੂਨ, 2024

ਨੀਲਕੰਠ ਐਸ.ਆਵਾਡ

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।